

ਗਉੜੀ ਪੂਰਬੀ ਮਹਲਾ ੪ ॥

Gauree Poorbee, Fourth Mehl:

ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੁਆ ਗਾਵੈ ॥

Through the Guru's Teachings, the unstruck music resounds; through the Guru's Teachings, the mind sings.

ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥

By great good fortune, I received the Blessed Vision of the Guru's Darshan. Blessed, blessed is the Guru, who has led me to love the Lord. ||1||

ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥

The Gurmukh is lovingly centered on the Lord. ||1||Pause||

ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥

My Lord and Master is the Perfect True Guru. My mind works to serve the Guru.

ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥

I massage and wash the Feet of the Guru, who recites the Sermon of the Lord. ||2||

ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥

The Teachings of the Guru are in my heart; the Lord is the Source of nectar. My tongue sings the Glorious Praises of the Lord.

ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥

My mind is immersed in, and drenched with the Lord's essence. Fulfilled with the Lord's Love, I shall never feel hunger again. ||3||

ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥

People try all sorts of things, but without the Lord's Mercy, His Name is not obtained.

ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥

The Lord has showered His Mercy upon servant Nanak; through the wisdom of the Guru's Teachings, he has enshrined the Naam, the Name of the Lord. ||4||12||26||64||